

ਗਉੜੀ ॥

Gauree:

ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥

Like the straw figure of a female elephant, fashioned to trap the bull elephant,
O crazy mind, the Lord of the Universe has staged the drama of this world.

ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥

Attracted by the lure of sexual desire, the elephant is captured, O crazy mind,
and now the halter is placed around its neck. ||1||

ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥

So escape from corruption and immerse yourself in the Lord; take this advice,
O crazy mind.

ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥

You have not meditated fearlessly on the Lord, O crazy mind; you have not
embarked upon the Lord's Boat. ||1||Pause||

ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥

The monkey stretches out its hand, O crazy mind, and takes a handful of
corn;

ਛੂਟਨ ਕੇ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥

now unable to escape, O crazy mind, it is made to dance door to door. ||2||

ਜਿਉ ਨਲਨੀ ਸੁਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥

Like the parrot caught in the trap, O crazy mind, you trapped by the affairs of
Maya.

ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥

Like the weak dye of the safflower, O crazy mind, so is the expanse of this
world of form and substance. ||3||

ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥

There are so many holy shrines in which to bathe, O crazy mind, and so many
gods to worship.

ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥

Says Kabeer, you shall not be saved like this, O crazy mind; only by serving the Lord will you find release. ||4||1||6||57||